

ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥

Raag Malaar, The Word Of The Devotee Naam Dayv Jee:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥

Serve the King, the Sovereign Lord of the World. He has no ancestry; He is immaculate and pure.

ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥੧॥ ਰਹਾਉ ॥

Please bless me with the gift of devotion, which the humble Saints beg for. ||1||Pause||

ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥

His Home is the pavilion seen in all directions; His ornamental heavenly realms fill the seven worlds alike.

ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥

In His Home, the virgin Lakshmi dwells. The moon and the sun are His two lamps; the wretched Messenger of Death stages his dramas, and levies taxes on all.

ਸੁ ਐਸਾ ਰਾਜਾ ਸ੍ਰੀ ਨਰਹਰੀ ॥੧॥

Such is my Sovereign Lord King, the Supreme Lord of all. ||1||

ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥

In His House, the four-faced Brahma, the cosmic potter lives. He created the entire universe.

ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥

In His House, the insane Shiva, the Guru of the World, lives; he imparts spiritual wisdom to explain the essence of reality.

ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰੁ ਗੁਪਤੁ ਲੇਖੀਆ ॥

Sin and virtue are the standard-bearers at His Door; Chitr and Gupt are the recording angels of the conscious and subconscious.

ਧਰਮ ਰਾਇ ਪਰੁਲੀ ਪ੍ਰਤਿਹਾਰੁ ॥

The Righteous Judge of Dharma, the Lord of Destruction, is the door-man.

ਸੁ ਐਸਾ ਰਾਜਾ ਸ੍ਰੀ ਗੋਪਾਲੁ ॥੨॥

Such is the Supreme Sovereign Lord of the World. ||2||

ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥

In His Home are the heavenly heralds, celestial singers, Rishis and poor minstrels, who sing so sweetly.

ਸਰਬ ਸਾਸਤ੍ਰੁ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੈ ॥

All the Shaastras take various forms in His theater, singing beautiful songs.

ਚਉਰ ਢੂਲ ਜਾਂ ਚੈ ਹੈ ਪਵਣੁ ॥

The wind waves the fly-brush over Him;

ਚੇਰੀ ਸਕਤਿ ਜੀਤਿ ਲੇ ਭਵਣੁ ॥

His hand-maiden is Maya, who has conquered the world.

ਅੰਡ ਟੁਕ ਜਾ ਚੈ ਭਸਮਤੀ ॥

The shell of the earth is His fireplace.

ਸੁ ਐਸਾ ਰਾਜਾ ਤ੍ਰਿਭਵਣ ਪਤੀ ॥੩॥

Such is the Sovereign Lord of the three worlds. ||3||

ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰੁ ਫਨੀ ਬਾਸਕੁ ਸੇਜ ਵਾਲੂਆ ॥

In His Home, the celestial turtle is the bed-frame, woven with the strings of the thousand-headed snake.

ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥

His flower-girls are the eighteen loads of vegetation; His water-carriers are the nine hundred sixty million clouds.

ਨਖ ਪ੍ਰਸੇਵ ਜਾ ਚੈ ਸੁਰਸਰੀ ॥

His sweat is the Ganges River.

ਸਪਤ ਸਮੁੰਦ ਜਾਂ ਚੈ ਘੜਥਲੀ ॥

The seven seas are His water-pitchers.

ਏਤੇ ਜੀਅ ਜਾਂ ਚੈ ਵਰਤਣੀ ॥

The creatures of the world are His household utensils.

ਸੋ ਐਸਾ ਰਾਜਾ ਤ੍ਰਿਭਵਣ ਧਣੀ ॥੪॥

Such is the Sovereign Lord King of the three worlds. ||4||

ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ
ਬਾਨਵੈ ਹੇਲਾ ॥

In His home are Arjuna, Dhroo, Prahlaad, Ambreek, Naarad, Nayjaa, the
Siddhas and Buddhas, the ninety-two heavenly heralds and celestial singers in
their wondrous play.

ਏਤੇ ਜੀਅ ਜਾਂ ਚੈ ਹਹਿ ਘਰੀ ॥

All the creatures of the world are in His House.

ਸਰਬ ਬਿਆਪਿਕ ਅੰਤਰ ਹਰੀ ॥

The Lord is diffused in the inner beings of all.

ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥

Prays Naam Dayv, seek His Protection.

ਸਗਲ ਭਗਤ ਜਾ ਚੈ ਨੀਸਾਣਿ ॥੫॥੧॥

All the devotees are His banner and insignia. ||5||1||